

ਸੋਮਵਾਰ 6 ਜਨਵਰੀ 2020 ਤੋਂ ਐਤਵਾਰ 12 ਜਨਵਰੀ 2020 ਤੱਕ

6.1.20 ਸੋਮਵਾਰ: - ਸ਼ਹੀਦੀ ਭਾਈ ਕੇਹਰ ਸਿੰਘ ਤੇ ਸਤਵੰਤ ਸਿੰਘ ਜੀ

8.1.20 ਬੁੱਧਵਾਰ: - 4.30 ਵਜੇ: - ਸਾਧ ਸੰਗਤ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ 4.30 ਵਜੇ ਹੋਣਗੇ, ਰਹਿਰਾਸ ਦੇ ਪਾਠ ਉਪਰੰਤ ਦੀਵਾਨ ਸੱਜਣਗੇ ਹਜ਼ੂਰੀ ਜਥਾ ਕੀਰਤਨ ਕਰੇਗਾ ਬਾਅਦ ਵਿਚ ਭਾਈ ਸੁਖਵਿੰਦਰ ਸਿੰਘ ਅਤੇ ਭਾਈ ਅਕਾਸ਼ਦੀਪ ਸਿੰਘ ਜੀ ਕੀਰਤਨ ਕਰਨਗੇ ਅਤੇ ਸਾਰੀ ਸੇਵਾ ਹੋਵੇਗੀ।

ਦੇਗਾਂ ਦੀਆਂ ਸੇਵਾਵਾਂ: - ਸ੍ਰ: ਅਮਰਜੀਤ ਸਿੰਘ, ਸ੍ਰ: ਹਰਜਿੰਦਰ ਸਿੰਘ ਅਤੇ ਬੀਬੀ ਤਰਸੇਮ ਕੌਰ, ਬੀਬੀ ਪਵਨਦੀਪ ਕੌਰ, ਸ ਬਿਕ੍ਰਮਜੀਤ ਸਿੰਘ ਥਾਂਦੀ ਅਤੇ ਬੀਬੀ ਰਣਜੀਤ ਕੌਰ ਅਤੇ ਸ੍ਰ ਸੁਚਾ ਸਿੰਘ ਬੈਂਸ ਪਰਿਵਾਰਾਂ ਵੱਲੋਂ ਹੋਣਗੀਆਂ ।

9.1.20 ਵੀਰਵਾਰ: - 10.00 ਵੱਜੇ: -ਬੀਬੀ ਕਸ਼ਮੀਰ ਕੌਰ ਅਤੇ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ 10.00 ਵੱਜੇ ਅਰੰਭ ਹੋਣਗੇ ਅਤੇ ਤਿੰਨੋ ਦਿਨ ਸਾਰੀ ਸੇਵਾ ਹੋਵੇਗੀ

10.1.20 ਸ਼ੁਕਰਵਾਰ: - 11.00 ਵੱਜੇ: - ਬੀਬੀ ਕਸ਼ਮੀਰ ਕੌਰ ਅਤੇ ਪਰਿਵਾਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਣਗੇ ਅਤੇ ਸਾਰੀ ਸੇਵਾ ਹੋਵੇਗੀ

ਦੇਗਾਂ ਦੀਆਂ ਸੇਵਾਵਾਂ: - ਸ: ਸੁਰਜੀਤ ਸਿੰਘ ਸੇਖੋਂ, ਸ: ਸੁਰਜੀਤ ਸਿੰਘ ਸ਼ੇਰਗਿੱਲ ਤੇ ਬੀਬੀ ਗੁਰਦੀਪ ਕੌਰ ਸ਼ੇਰਗਿੱਲ, ਸ: ਅਵਤਾਰ ਸਿੰਘ ਤੇ ਬੀਬੀ ਕੁਲਵਿੰਦਰ ਕੌਰ ਪੁਰੇਵਾਲ, ਬੀਬੀ ਸੁਰਿੰਦਰ ਕੌਰ ਪੁਰੇਵਾਲ, ਸ: ਕਸ਼ਮੀਰ ਸਿੰਘ ਤੇ ਬੀਬੀ ਸੁਰਿੰਦਰ ਕੌਰ ਨਾਗਰਾ, ਸ: ਸੇਵਾ ਸਿੰਘ ਔਟਾ ਤੇ ਬੀਬੀ ਅਵਤਾਰ ਕੌਰ ਔਟਾ, ਬੀਬੀ ਅਮਰਜੀਤ ਕੌਰ ਸੰਧੂ ਤੇ ਸ: ਗੁਰਦੇਵ ਸਿੰਘ ਔਲਖ, ਸ: ਛਿੰਦਾ ਸਿੰਘ ਥਾਂਦੀ, ਸ: ਹਰਬੰਸ ਸਿੰਘ ਨਿੱਝਰ, ਸ: ਇੰਦਰਜੀਤ ਸਿੰਘ ਬੀਬੀ ਪ੍ਰਮਜੀਤ ਕੌਰ ਤੇ ਸਵ: ਸ: ਨਿਰਮਲ ਸਿੰਘ ਪੁਰੇਵਾਲ, ਸ ਬਲਵਿੰਦਰ ਸਿੰਘ ਜੌਹਲ ਤੇ ਬੀਬੀ ਮਲਵਿੰਦਰ ਕੌਰ ਸੇਖੋਂ ਦੇ ਪ੍ਰੀਵਾਰਾਂ ਵੱਲੋਂ ਹੋਣਗੀਆਂ।

11.1.20 ਸ਼ਨਿਚਰਵਾਰ: -

1. **10.00 ਵੱਜੇ:** -ਬੀਬੀ ਕਸ਼ਮੀਰ ਕੌਰ ਅਤੇ ਪਰਿਵਾਰ ਵੱਲੋਂ ਰਖਾਏ ਹੋਏ ਸ੍ਰੀ ਅਖੰਡ ਪਾਠ ਦੇ 10.00 ਵੱਜੇ ਭੋਗ ਪੈਣਗੇ, ਹਜ਼ੂਰੀ ਜਥਾ ਕੀਰਤਨ ਕਰੇਗਾ ਉਪਰੰਤ ਢਾਡੀ ਮੋਹਨ ਸਿੰਘ ਖਿਆਲੀ ਦਾ ਜਥਾ ਹਾਜ਼ਰੀ ਭਰੇਗਾ ਹਾਜ਼ਰੀ ਭਰੇਗਾ ਕੁੜਮਾਈ ਦੀ ਰਸਮ ਹੋਵੇਗੀ ਅਤੇ ਲੰਗਰ ਆਦਿ ਦੀ ਸਾਰੀ ਸੇਵਾ ਹੋਵੇਗੀ ।
2. **12.00 ਵੱਜੇ:** -ਸ ਹਰਬੰਸ ਸਿੰਘ ਸ਼ੇਰਗਿੱਲ ਅਤੇ ਪਰਿਵਾਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਣਗੇ ਅਤੇ ਸਾਰੀ ਸੇਵਾ ਹੋਵੇਗੀ
3. **4.30 ਵੱਜੇ:** - ਸਾਧ ਸੰਗਤ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ 4.30 ਵੱਜੇ ਹੋਣਗੇ, ਰਹਿਰਾਸ ਸਾਹਿਬ ਦੇ ਪਾਠ ਹੋਣਗੇ ਉਪਰੰਤ ਦੀਬਾਨ ਸੱਜਣਗੇ, ਹਜ਼ੂਰੀ ਜਥਾ ਹਾਜ਼ਰੀ ਭਰੇਗਾ ਅਤੇ ਸਾਰੀ ਸੇਵਾ ਹੋਵੇਗੀ।

12.1.20 ਐਤਵਾਰ: - 8.30 ਵਜੇ: - ਸ ਸੁਖਪਾਲ ਸਿੰਘ ਅਤੇ ਪਰਿਵਾਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ 8.30 ਵਜੇ ਪੈਣਗੇ ਬਾਅਦ 'ਚ ਹਜ਼ੂਰੀ ਜਥਾ ਕੀਰਤਨ ਕਰੇਗਾ, ਹੈਡ ਗ੍ਰੰਥੀ ਗਿਆਨੀ ਗੁਰਮੀਤ ਸਿੰਘ ਜੀ ਕਥਾ ਕਰਨਗੇ, ਸਾਰੀ ਸੇਵਾ ਹੋਵੇਗੀ,

Punjabi School Assembly in Shaheed Udham Singh Hall 11.00 AM -11.30 AM or 11.30 AM- 12.00 Noon.
Parents can attend

ਜਨਵਰੀ

ਪੋਹ-ਮਾਘ 13 ਜਨਵਰੀ ਸੰਗ੍ਰਾਂਧ ਮਾਘ

- 13 ਜਨਵਰੀ ਲੋਹੜੀ
- 18 ਜਨਵਰੀ ਜਨਮ ਦਿਨ ਭਾਈ ਹਿੰਮਤ ਸਿੰਘ ਜੀ
- 19 ਜਨਵਰੀ 2020 Teacher assessment.
- 26 ਜਨਵਰੀ 2020 Teacher assessment
- 27 ਜਨਵਰੀ ਜਨਮ ਦਿਨ ਬਾਬਾ ਦੀਪ ਸਿੰਘ ਜੀ
- 31 ਜਨਵਰੀ ਪ੍ਰਕਾਸ਼ ਸ੍ਰੀ ਗੁਰੂ ਹਰਿਰਾਇ ਜੀ
-

ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕਿਹਰ ਸਿੰਘ ਦੇ ਸ਼ਹੀਦੀ ਦਿਵਸ ਮੌਕੇ

ਜੂਨ, 1984 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ 37 ਹੋਰ ਇਤਿਹਾਸਕ ਗੁਰਧਾਮਾਂ 'ਤੇ ਟੈਂਕਾਂ-ਤੇਪਾਂ ਨਾਲ ਹਮਲੇ ਨੇ ਸਿੱਖ ਮਾਨਸਿਕਤਾ ਨੂੰ ਬੜਾ ਦੁਖਦਾਈ ਅਨੁਭਵ ਕਰਵਾਇਆ। ਸਿੱਖ ਕੌਮ ਦਾ ਬੱਚਾ-ਬੱਚਾ ਅੱਖਾਂ ਵਿੱਚੋਂ ਹੰਝੂ ਕੇਰਦਾ, ਇਸ ਸਿੱਖੀ ਅਪਮਾਨ ਦਾ ਬਦਲਾ ਲੈਣ ਦੇ ਰੌਅ ਵਿੱਚ ਸੀ। 31 ਅਕਤੂਬਰ ਨੂੰ ਗੁਰੂ ਕੇ ਲਾਲਾਂ, ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਨੇ ਦਿੱਲੀ ਸਾਮਰਾਜ ਦੀ ਪਟਰਾਣੀ ਇੰਦਰਾ ਗਾਂਧੀ ਨੂੰ ਉਸ ਦੀ ਬਣਦੀ ਸਜ਼ਾ ਦਿੱਤੀ।

ਇੰਦਰਾ ਗਾਂਧੀ ਦੇ ਨਾਲ ਜਾ ਰਹੇ ਕਿਸੇ ਹੋਰ ਨੂੰ ਕੋਈ ਗੋਲੀ ਨਹੀਂ ਲੱਗੀ, ਕਿਸੇ ਹੋਰ ਬੇਗੁਨਾਹ ਨੂੰ ਨਹੀਂ ਮਾਰਿਆ ਗਿਆ। ਇਹ ਸੀ ਸਿੱਖ ਇਨਸਾਫ਼ ਦਾ ਤਰਾਜ਼ੂ (ਤੱਕੜੀ)।

31 ਅਕਤੂਬਰ 1984 ਨੂੰ ਭਾਈ ਬੇਅੰਤ ਸਿੰਘ ਨੇ ਸ਼ਹੀਦੀ ਜਾਮ ਪੀਤਾ ਅਤੇ 6 ਜਨਵਰੀ, 1989 ਨੂੰ ਕੌਮ ਦੇ ਮਹਾਨ ਸੂਰਬੀਰਾਂ ਭਾਈ ਸਤਵੰਤ ਸਿੰਘ ਤੇ ਭਾਈ ਕਿਹਰ ਸਿੰਘ ਨੇ ਤਿਹਾੜ ਜੇਲ੍ਹ ਵਿੱਚ ਹੱਸ-ਹੱਸ ਕੇ ਫਾਂਸੀ ਦੇ ਰੱਸਿਆਂ ਨੂੰ ਆਪਣੇ ਗਲੇ ਵਿੱਚ ਪਾਇਆ।

ਬਜ਼ੁਰਗ ਕਿਹਰ ਸਿੰਘ, ਭਾਈ ਬੇਅੰਤ ਸਿੰਘ ਹੋਰਾਂ ਦੇ ਰਿਸ਼ਤੇਦਾਰ ਸਨ ਤੇ ਭਾਈ ਕੇਹਰ ਸਿੰਘ 'ਤੇ ਦੇਸ਼ ਇਹ ਲਾਇਆ ਗਿਆ ਕਿ ਉਨ੍ਹਾਂ ਨੇ ਭਾਈ ਬੇਅੰਤ ਸਿੰਘ ਨੂੰ ਅੰਮ੍ਰਿਤ ਛਕਣ ਦੀ ਪ੍ਰੇਰਨਾ ਦਿੱਤੀ ਤੇ ਇਸ ਤਰ੍ਹਾਂ ਕਰਕੇ ਭਾਈ ਬੇਅੰਤ ਸਿੰਘ 'ਦਹਿਸ਼ਤਗਰਦ' ਬਣ ਗਿਆ।

ਦੁਨੀਆਂ ਦੇ ਪ੍ਰਮੁੱਖ ਕਾਨੂੰਨਦਾਨਾਂ ਦੀ ਰਾਇ ਸੀ ਕਿ ਭਾਈ ਕਿਹਰ ਸਿੰਘ ਨੂੰ ਫਾਂਸੀ ਬਿਲਕੁਲ ਨਜ਼ਾਇਜ਼ ਦਿੱਤੀ ਗਈ ਜਦੋਂ ਕਿ ਉਹਨਾਂ ਦਾ ਇੰਦਰਾ ਗਾਂਧੀ ਕਤਲ ਵਿੱਚ ਕੋਈ ਹੱਥ ਸਾਬਤ ਨਹੀਂ ਸੀ ਹੁੰਦਾ। ਫਿਰ ਵੀ ਭਾਈ ਕਿਹਰ ਸਿੰਘ ਹੋਰਾਂ ਨੇ ਕਮਾਲ ਦਾ ਸਿਦਕ, ਸਬਰ ਦਿਖਾਉਂਦਿਆਂ, ਗੁਰੂ ਦਾ ਭਾਣਾ ਸਮਝ ਕੇ ਹੱਸ ਕੇ ਮੌਤ ਨੂੰ ਗਲ ਨਾਲ ਲਾਇਆ।

ਭਾਈ ਸਤਵੰਤ ਸਿੰਘ ਦਾ ਜ਼ਿਕਰ ਕਰਦਿਆਂ ਅਲੋਕਾਰ ਸੁਹਾਗਣ ਬੀਬੀ ਸੁਰਿੰਦਰ ਕੌਰ ਦਾ ਜ਼ਿਕਰ ਕਰਨਾ ਬੇਹੱਦ ਜ਼ਰੂਰੀ ਹੈ, ਜਿਸ ਦੀ ਮੰਗਣੀ ਭਾਈ ਸਤਵੰਤ ਸਿੰਘ ਹੋਰਾਂ ਨਾਲ ਹੋਈ ਹੋਈ ਸੀ ਜਦੋਂ ਸੂਰਮਿਆਂ ਨੇ ਇਹ ਇਤਿਹਾਸਕ ਕਾਰਨਾਮਾ ਕਰ ਵਿਖਾਇਆ। ਅਕਸਰ ਅਸੀਂ ਸ਼ਹੀਦਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੀਆਂ ਪਤਨੀਆਂ, ਮਾਂਵਾਂ, ਭੈਣਾਂ ਤੇ ਬੇਟੀਆਂ ਦਾ ਜ਼ਿਕਰ ਕਰਨੋਂ ਰਹਿ ਜਾਂਦੇ ਹਾਂ, ਜਿਨ੍ਹਾਂ ਦੀ ਕੁਰਬਾਨੀ ਬਹੁਤ ਵੱਡੀ ਹੋਇਆ ਕਰਦੀ ਹੈ।

ਮਾਤਾ-ਪਿਤਾ, ਸੱਸ-ਸਹੁਰਾ ਤੇ ਧਾਰਮਿਕ ਸਖਸ਼ੀਅਤਾਂ ਵਲੋਂ ਮਨ੍ਹਾਂ ਕਰਨ ਦੇ ਬਾਵਜੂਦ ਬੀਬੀ ਸੁਰਿੰਦਰ ਕੌਰ ਜੀ ਆਪਣੇ ਇਸ ਪ੍ਰਣ 'ਤੇ ਡਟੇ ਰਹੇ ਕਿ ਉਹ ਭਾਈ ਸਤਵੰਤ ਸਿੰਘ ਨੂੰ ਪਤੀ ਮੰਨਦੇ ਹਨ ਅਤੇ ਉਨ੍ਹਾਂ ਦੇ ਨਾਂ 'ਤੇ ਹੀ ਜ਼ਿੰਦਗੀ ਗੁਜ਼ਾਰਨਗੇ।

ਜੇਲ੍ਹ ਅਧਿਕਾਰੀਆਂ ਵਲੋਂ ਵਿਆਹ ਦੀ ਆਗਿਆ ਨਾ ਮਿਲਣ 'ਤੇ ਬੀਬੀ ਜੀ ਨੇ ਭਾਈ ਸਤਵੰਤ ਸਿੰਘ ਦੀ ਫੋਟੋ ਨਾਲ ਚਾਰ ਲਾਵਾਂ ਲੈ ਕੇ ਸਿੱਖ ਇਤਿਹਾਸ ਅੰਦਰ 'ਅਲੋਕਾਰ ਸੁਹਾਗਣ' ਹੋਣ ਦਾ ਮਾਣ ਹਾਸਲ ਕੀਤਾ। ਅੰਤ ਬੀਬੀ ਸੁਰਿੰਦਰ ਕੌਰ ਵੀ ਕੌਸਰ ਦੀ ਬਿਮਾਰੀ ਨਾਲ ਜੱਦੋਜਹਿਦ ਕਰਦਿਆਂ ਗੁਰਪੁਰੀ ਸਿਧਾਰ ਗਏ।

ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕਿਹਰ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਖਾਲਸਾ ਪੰਥ ਆਪਣੇ ਮਹਾਨ ਸੂਰਬੀਰਾਂ ਦੀ ਕੁਰਬਾਨੀ ਨੂੰ ਸਿਜਦਾ ਕਰਦਾ ਹੈ।

‘ਸ਼ਹੀਦ ਕੀ ਜੇ ਮੌਤ ਹੈ, ਵੇਹ ਕੌਮ ਕੀ ਹਿਆਤ (ਜ਼ਿੰਦਗੀ) ਹੈ।
ਹਿਆਤ ਤੇ ਹਿਆਤ ਹੈ, ਮੌਤ ਭੀ ਹਿਆਤ ਹੈ।’

– ਚੜ੍ਹਦੀ ਕਲਾ ਦੀ ਸੰਪਾਦਕੀ ‘ਚੋਂ

Via Gurpreet Singh Sahota